

ਗਉੜੀ ਕਬੀਰ ਜੀ ॥

Gauree, Kabeer Jee:

ਅਵਰ ਮੂਏ ਕਿਆ ਸੋਗੁ ਕਰੀਜੈ ॥

Why do you cry and mourn, when another person dies?

ਤਉ ਕੀਜੈ ਜਉ ਆਪਨ ਜੀਜੈ ॥੧॥

Do so only if you yourself are to live. ||1||

ਮੈ ਨ ਮਰਉ ਮਰਿਬੋ ਸੰਸਾਰਾ ॥

I shall not die as the rest of the world dies,

ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥

for now I have met the life-giving Lord. ||1||Pause||

ਇਆ ਦੇਹੀ ਪਰਮਲ ਮਹਕੰਦਾ ॥

People anoint their bodies with fragrant oils,

ਤਾ ਸੁਖ ਬਿਸਰੇ ਪਰਮਾਨੰਦਾ ॥੨॥

and in that pleasure, they forget the supreme bliss. ||2||

ਕੂਅਟਾ ਏਕੁ ਪੰਚ ਪਨਿਹਾਰੀ ॥

There is one well, and five water-carriers.

ਟੂਟੀ ਲਾਜੁ ਭਰੈ ਮਤਿ ਹਾਰੀ ॥੩॥

Even though the rope is broken, the fools continue trying to draw water. ||3||

ਕਹੁ ਕਬੀਰ ਇਕ ਬੁਧਿ ਬੀਚਾਰੀ ॥

Says Kabeer, through contemplation, I have obtained this one understanding.

ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥

There is no well, and no water-carrier. ||4||12||